

ਸਤਿ ਨਾਮੁ

ਵਾਹਿਗੁਰੂ

Saṭ naam Waheguru

# ੴ

ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁ  
ਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥

There is one origin and the source of everything  
(one god or One Universal Creator),  
the true name, the creator, without fear, without hatred,  
timeless in form, beyond birth, self-existent,  
Known by the Guru's grace.

ਵਿਦਿਆ ਵੀਚਾਰੀ ਤਾਂ ਪਰਉਪਕਾਰੀ ॥

vidi-aa veechaaree taa<sup>N</sup> par-upkaaree.

Contemplate and reflect upon knowledge, and you will become a benefactor to others.

ਜਾਂ ਪੰਚ ਰਾਸੀ ਤਾਂ ਤੀਰਥ ਵਾਸੀ ॥੧॥

jaa<sup>N</sup> panch raasee taa<sup>N</sup> tirath vaasee. ||1||

When you conquer the five passions, then you shall come to dwell at the sacred shrine of pilgrimage. ||1||

ਘੁੰਘਰੂ ਵਾਜੈ ਜੇ ਮਨੁ ਲਾਗੈ ॥

ghunghroo vaajai jay man laagai.

You shall hear the vibrations of the tinkling bells, when your mind is held steady.

ਤਉ ਜਮੁ ਕਹਾ ਕਰੇ ਮੋ ਸਿਉ ਆਗੈ ॥੧॥ ਰਹਾਉ ॥

ta-o jam kahaa karay mo si-o aagai. ||1|| rahaa-o.

So what can the Messenger of Death do to me hereafter? ||1||Pause||

ਆਸ ਨਿਰਾਸੀ ਤਉ ਸੰਨਿਆਸੀ ॥

aas niraasee ta-o sani-aasee.

When you abandon hope and desire, then you become a true Sannyasi.

ਜਾਂ ਜਤੁ ਜੋਗੀ ਤਾਂ ਕਾਇਆ ਭੋਗੀ ॥੨॥

jaa<sup>N</sup> jat jogee taa<sup>N</sup> kaa-i-aa bhogee. ||2||

When the Yogi practices abstinence, then he enjoys his body. ||2||

ਦਇਆ ਦਿਗੰਬਰੁ ਦੇਹ ਬੀਚਾਰੀ ॥

da-i-aa digambar dayh beechaaree.

Through compassion, the naked hermit reflects upon his inner self.

ਆਪਿ ਮਰੈ ਅਵਰਾ ਨਹ ਮਾਰੀ ॥੩॥

aap marai avraa nah maaree. ||3||

He slays his own self, instead of slaying others. ||3||

ਏਕੁ ਤੂ ਹੋਰਿ ਵੇਸ ਬਹੁਤੇਰੇ ॥

ayk too hor vays bahutayray.

You, O Lord, are the One, but You have so many Forms.

ਨਾਨਕੁ ਜਾਣੈ ਚੋਜ ਨ ਤੇਰੇ ॥੪॥੨੫॥

naanak jaanai choj na tayray. ||4||25||

Nanak does not know Your wondrous plays. ||4||25||

## ਰਾਮਕਲੀ ਮਹਲਾ ੩ ਅਨੰਦੁ

raamkalee mehlāa 3 anand

Raamkalee, Third Mehl, Anand ~ The Song Of Bliss:

## ੴ ਸਤਿਗੁਰ ਪ੍ਰਸਾਦਿ ॥

ik-o<sup>n</sup>kaar satgur parsaad.

One Universal Creator God. By The Grace Of The True Guru:

## ਅਨੰਦੁ ਭਇਆ ਮੇਰੀ ਮਾਏ ਸਤਿਗੁਰੂ ਮੈ ਪਾਇਆ ॥

anand bha-i-aa mayree maa-ay satguroo mai paa-i-aa.

I am in ecstasy, O my mother, for I have found my True Guru.

## ਸਤਿਗੁਰੁ ਤ ਪਾਇਆ ਸਹਜ ਸੇਤੀ ਮਨਿ ਵਜੀਆ ਵਾਧਾਈਆ ॥

satgur ta paa-i-aa sahj saytee man vajee-aa vaaDhaa-ee-aa.

I have found the True Guru, with intuitive ease, and my mind vibrates with the music of bliss.

## ਰਾਗ ਰਤਨ ਪਰਵਾਰ ਪਰੀਆ ਸਬਦ ਗਾਵਣ ਆਈਆ ॥

raag raṭan parvaar paree-aa sabad gaavan aa-ee-aa.

The jewelled melodies and their related celestial harmonies have come to sing the Word of the Shabad.

## ਸਬਦੋ ਤ ਗਾਵਹੁ ਹਰੀ ਕੇਰਾ ਮਨਿ ਜਿਨੀ ਵਸਾਇਆ ॥

sabdo ta gaavhu haree kayraa man jinee vasaa-i-aa.

The Lord dwells within the minds of those who sing the Shabad.

## ਕਹੈ ਨਾਨਕੁ ਅਨੰਦੁ ਹੋਆ ਸਤਿਗੁਰੂ ਮੈ ਪਾਇਆ ॥੧॥

kahai naanak anand ho-aa satguroo mai paa-i-aa. ||1||

Says Nanak, I am in ecstasy, for I have found my True Guru. ||1||

## ਏ ਮਨ ਮੇਰਿਆ ਤੂ ਸਦਾ ਰਹੁ ਹਰਿ ਨਾਲੇ ॥ (੯੧੭-੪, ਰਾਮਕਲੀ, ਮਃ ੩)

ay man mayri-aa too sadaa rahu har naalay.

O my mind, remain always with the Lord.

## ਹਰਿ ਨਾਲਿ ਰਹੁ ਤੂ ਮੰਨ ਮੇਰੇ ਦੂਖ ਸਭਿ ਵਿਸਾਰਣਾ ॥ (੯੧੭-੫, ਰਾਮਕਲੀ, ਮਃ ੩)

har naal rahu too man mayray dookh sabh visaarna.

Remain always with the Lord, O my mind, and all sufferings will be forgotten.

## ਅੰਗੀਕਾਰੁ ਓਹੁ ਕਰੇ ਤੇਰਾ ਕਾਰਜ ਸਭਿ ਸਵਾਰਣਾ ॥ (੯੧੭-੫, ਰਾਮਕਲੀ, ਮਃ ੩)

angeekaar oh karay tayraa kaaraj sabh savaarna.

He will accept You as His own, and all your affairs will be perfectly arranged.

## ਸਭਨਾ ਗਲਾ ਸਮਰਥੁ ਸੁਆਮੀ ਸੋ ਕਿਉ ਮਨਹੁ ਵਿਸਾਰੇ ॥ (੯੧੭-੬, ਰਾਮਕਲੀ, ਮਃ ੩)

sabhnaa galaa samrath su-aamee so ki-o manhu visaaray.

Our Lord and Master is all-powerful to do all things, so why forget Him from your mind?

ਕਹੈ ਨਾਨਕੁ ਮੰਨ ਮੇਰੇ ਸਦਾ ਰਹੁ ਹਰਿ ਨਾਲੇ ॥੨॥ (੯੧੭-੬, ਰਾਮਕਲੀ, ਮਃ ੩)

kahai naanak man mayray sadaa rahu har naalay. ||2||

Says Nanak, O my mind, remain always with the Lord. ||2||

ਸਾਚੇ ਸਾਹਿਬਾ ਕਿਆ ਨਾਹੀ ਘਰਿ ਤੇਰੈ ॥ (੯੧੭-੭, ਰਾਮਕਲੀ, ਮਃ ੩)

saachay saahibaa ki-aa naahee ghar tayrai.

O my True Lord and Master, what is there which is not in Your celestial home?

ਘਰਿ ਤ ਤੇਰੈ ਸਭੁ ਕਿਛੁ ਹੈ ਜਿਸੁ ਦੇਹਿ ਸੁ ਪਾਵਏ ॥ (੯੧੭-੭, ਰਾਮਕਲੀ, ਮਃ ੩)

ghar ta tayrai sabh kichh hai jis deh so paav-ay.

Everything is in Your home; they receive, unto whom You give.

ਸਦਾ ਸਿਫਤਿ ਸਲਾਹ ਤੇਰੀ ਨਾਮੁ ਮਨਿ ਵਸਾਵਏ ॥ (੯੧੭-੭, ਰਾਮਕਲੀ, ਮਃ ੩)

sadaa sifata salaah tayree naam man vasaava-ay.

Constantly singing Your Praises and Glories, Your Name is enshrined in the mind.

ਨਾਮੁ ਜਿਨ ਕੈ ਮਨਿ ਵਸਿਆ ਵਾਜੇ ਸਬਦ ਘਨੇਰੇ ॥ (੯੧੭-੮, ਰਾਮਕਲੀ, ਮਃ ੩)

naam jin kai man vasi-aa vaajay sabad ghanayray.

The divine melody of the Shabad vibrates for those, within whose minds the Naam abides.

ਕਹੈ ਨਾਨਕੁ ਸਚੇ ਸਾਹਿਬ ਕਿਆ ਨਾਹੀ ਘਰਿ ਤੇਰੈ ॥੩॥ (੯੧੭-੮, ਰਾਮਕਲੀ, ਮਃ ੩)

kahai naanak sachay saahib ki-aa naahee ghar tayrai. ||3||

Says Nanak, O my True Lord and Master, what is there which is not in Your home? ||3||

ਸਾਚਾ ਨਾਮੁ ਮੇਰਾ ਆਧਾਰੋ ॥ (੯੧੭-੯, ਰਾਮਕਲੀ, ਮਃ ੩)

saachaa naam mayraa aaDhaaro.

The True Name is my only support.

ਸਾਚੁ ਨਾਮੁ ਅਧਾਰੁ ਮੇਰਾ ਜਿਨਿ ਭੁਖਾ ਸਭਿ ਗਵਾਈਆ ॥ (੯੧੭-੯, ਰਾਮਕਲੀ, ਮਃ ੩)

saach naam aDhaar mayraa jin bhukhaa sabh gavaa-ee-aa.

The True Name is my only support; it satisfies all hunger.

ਕਰਿ ਸਾਂਤਿ ਸੁਖ ਮਨਿ ਆਇ ਵਸਿਆ ਜਿਨਿ ਇਛਾ ਸਭਿ ਪੁਜਾਈਆ ॥

kar saan<sup>ṭ</sup> sukh man aa-ay vasi-aa jin ichhaa sabh pujaa-ee-aa.

It has brought peace and tranquility to my mind; it has fulfilled all my desires.

ਸਦਾ ਕੁਰਬਾਣੁ ਕੀਤਾ ਗੁਰੂ ਵਿਟਹੁ ਜਿਸ ਦੀਆ ਏਹਿ ਵਡਿਆਈਆ ॥

sadaa kurbaan keetaa guroo vitahu jis dee-aa ayhi vadi-aa-ee-aa.

I am forever a sacrifice to the Guru, who possesses such glorious greatness.

ਕਹੈ ਨਾਨਕੁ ਸੁਣਹੁ ਸੰਤਹੁ ਸਬਦਿ ਧਰਹੁ ਪਿਆਰੋ ॥ (੯੧੭-੧੧, ਰਾਮਕਲੀ, ਮਃ ੩)

kahai naanak sunhu santahu sabad Dharahu pi-aaro.

Says Nanak, listen, O Saints; enshrine love for the Shabad.

ਸਾਚਾ ਨਾਮੁ ਮੇਰਾ ਆਧਾਰੋ ॥੪॥ (੯੧੭-੧੧, ਰਾਮਕਲੀ, ਮਃ ੩)

saachaa naam mayraa aaDhaaro. ||4||

The True Name is my only support. ||4||

ਵਾਜੇ ਪੰਚ ਸਬਦ ਤਿਤੁ ਘਰਿ ਸਭਾਗੈ ॥ (੯੧੭-੧੨, ਰਾਮਕਲੀ, ਮਃ ੩)

vaajay panch sabad̥ t̥it̥ ghar sabhaagai.

The Panch Shabad, the five primal sounds, vibrate in that blessed house.

ਘਰਿ ਸਭਾਗੈ ਸਬਦ ਵਾਜੇ ਕਲਾ ਜਿਤੁ ਘਰਿ ਧਾਰੀਆ ॥ (੯੧੭-੧੨, ਰਾਮਕਲੀ, ਮਃ ੩)

ghar sabhaagai sabad̥ vaajay kalaa j̥it̥ ghar Dhaaree-aa.

In that blessed house, the Shabad vibrates; He infuses His almighty power into it.

ਪੰਚ ਦੂਤ ਤੁਧੁ ਵਸਿ ਕੀਤੇ ਕਾਲੁ ਕੰਟਕੁ ਮਾਰਿਆ ॥ (੯੧੭-੧੨, ਰਾਮਕਲੀ, ਮਃ ੩)

panch doot̥ tuDh vas keet̥ay kaal kankak maari-aa.

Through You, we subdue the five demons of desire, and slay Death, the torturer.

ਧੁਰਿ ਕਰਮਿ ਪਾਇਆ ਤੁਧੁ ਜਿਨ ਕਉ ਸਿ ਨਾਮਿ ਹਰਿ ਕੈ ਲਾਗੇ ॥

Dhur karam paa-i-aa tuDh jin ka-o se naam har kai laagay.

Those who have such pre-ordained destiny are attached to the Lord's Name.

ਕਹੈ ਨਾਨਕੁ ਤਹ ਸੁਖੁ ਹੋਆ ਤਿਤੁ ਘਰਿ ਅਨਹਦ ਵਾਜੇ ॥੫॥

kahai naanak̥ tah sukh ho-aa t̥it̥ ghar anhad̥ vaajay. ||5||

Says Nanak, they are at peace, and the unstruck sound current vibrates within their homes.

||5||

ਅਨਦੁ ਸੁਣਹੁ ਵਡਭਾਗੀਹੋ ਸਗਲ ਮਨੋਰਥ ਪੂਰੇ ॥ (੯੨੨-੧੭, ਰਾਮਕਲੀ, ਮਃ ੩)

anad̥ sunhu vadbhaageeho sagal manorath pooray.

Listen to the song of bliss, O most fortunate ones; all your longings shall be fulfilled.

ਪਾਰਬ੍ਰਹਮੁ ਪ੍ਰਭੁ ਪਾਇਆ ਉਤਰੇ ਸਗਲ ਵਿਸੁਰੇ ॥ (੯੨੨-੧੭, ਰਾਮਕਲੀ, ਮਃ ੩)

paarbarahm parabh̥ paa-i-aa utray sagal visooray.

I have obtained the Supreme Lord God, and all sorrows have been forgotten.

ਦੁਖ ਰੋਗ ਸੰਤਾਪ ਉਤਰੇ ਸੁਣੀ ਸਚੀ ਬਾਣੀ ॥ (੯੨੨-੧੮, ਰਾਮਕਲੀ, ਮਃ ੩)

dukh rog santap̥ utray sunee sachee baanee.

Pain, illness and suffering have departed, listening to the True Bani.

ਸੰਤ ਸਾਜਨ ਭਏ ਸਰਸੇ ਪੂਰੇ ਗੁਰ ਤੇ ਜਾਣੀ ॥ (੯੨੨-੧੮, ਰਾਮਕਲੀ, ਮਃ ੩)

sant̥ saajan̥ bha-ay sarsay pooray gur̥ tay jaanee.

The Saints and their friends are in ecstasy, knowing the Perfect Guru.

ਸੁਣਤੇ ਪੁਨੀਤ ਕਹਤੇ ਪਵਿਤੁ ਸਤਿਗੁਰੁ ਰਹਿਆ ਭਰਪੂਰੇ ॥

suntay puneeṭ̥ kahtay pavit̥ satgur̥ rahi-aa bharpooray.

Pure are the listeners, and pure are the speakers; the True Guru is all-pervading and permeating.

ਬਿਨਵੰਤਿ ਨਾਨਕੁ ਗੁਰ ਚਰਣ ਲਾਗੇ ਵਾਜੇ ਅਨਹਦ ਤੂਰੇ ॥੪੦॥੧॥

binvant̥ naanak̥ gur̥ charan̥ laagay vaajay anhad̥ tooray. ||40||1||

Prays Nanak, touching the Guru's Feet, the unstruck sound current of the celestial bugles vibrates and resounds. ||40||1||

ਤੂੰ ਠਾਕੁਰੁ ਤੁਮ ਪਹਿ ਅਰਦਾਸਿ ॥

*tū thāakur tūm peh ardaas.*

You are our Lord and Master; to You, I offer this prayer.

ਜੀਉ ਪਿੰਡੁ ਸਭੁ ਤੇਰੀ ਰਾਸਿ ॥

*jee-o pind sabh tayeri raas.*

This body and soul are all Your property.

ਤੁਮ ਮਾਤ ਪਿਤਾ ਹਮ ਬਾਰਿਕ ਤੇਰੇ ॥

*tum maat pitaa ham baarik tayray.*

You are our mother and father; we are Your children.

ਤੁਮਰੀ ਕ੍ਰਿਪਾ ਮਹਿ ਸੁਖ ਘਨੇਰੇ ॥

*tumree kirpaa meh sookh ghanayray.*

In Your Grace, there are so many joys!

ਕੋਇ ਨ ਜਾਨੈ ਤੁਮਰਾ ਅੰਤੁ ॥

*ko-ay na jaanai tumraa ant.*

No one knows Your limits.

ਉਚੇ ਤੇ ਉਚਾ ਭਗਵੰਤ ॥

*oochay tay oochaa bhagvant.*

O Highest of the High, Most Generous God,

ਸਗਲ ਸਮਗ੍ਰੀ ਤੁਮਰੈ ਸੂਤ੍ਰਿ ਧਾਰੀ ॥

*sagal samagree tumrai sutir Dhaaree.*

the whole creation is strung on Your thread.

ਤੁਮ ਤੇ ਹੋਇ ਸੁ ਆਗਿਆਕਾਰੀ ॥

*tum tay ho-ay so aagi-aakaaree.*

That which has come from You is under Your Command.

ਤੁਮਰੀ ਗਤਿ ਮਿਤਿ ਤੁਮ ਹੀ ਜਾਨੀ ॥

*tumree gat mit tum hee jaanee.*

You alone know Your state and extent.

ਨਾਨਕ ਦਾਸ ਸਦਾ ਕੁਰਬਾਨੀ ॥੮॥੪॥

*naanak daas sada kurbaanee. ||8||4||*

Nanak, Your slave, is forever a sacrifice. ||8||4||

ਤੁਧੁ ਆਗੈ ਅਰਦਾਸਿ ਹਮਾਰੀ ਜੀਉ ਪਿੰਡੁ ਸਭੁ ਤੇਰਾ ॥

*tūDh aagai ardaas hamaaree jee-o pind sabh tayraa.*

I offer my prayer to You; my body and soul are all Yours.

ਕਹੁ ਨਾਨਕ ਸਭ ਤੇਰੀ ਵਡਿਆਈ ਕੋਈ ਨਾਉ ਨ ਜਾਣੈ ਮੇਰਾ ॥੪॥੧੦॥੪੯॥

*kaho naanak sabh tayeri vadi-aa-ee ko-ee naa-o na jaanai mayraa. ||4||10||49||*

Says Nanak, this is all Your greatness; no one even knows my name. ||4||10||49||